

ਮਾਝ ਮਹਲਾ ੩ ॥ ਨਿਰਮਲ ਸਬਦੁ ਨਿਰਮਲ ਹੈ ਬਾਣੀ ॥ ਨਿਰਮਲ ਜੋਤਿ ਸਭ ਮਾਹਿ ਸਮਾਣੀ ॥
ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ ਨਿਰਮਲੁ ਮੈਲੁ ਗਵਾਵਣਿਆ ॥ ੧॥ ਹਉ ਵਾਰੀ ਜੀਉ
ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥ ਹਰਿ ਨਿਰਮਲੁ ਗੁਰ ਸਬਦਿ ਸਲਾਹੀ ਸਬਦੇ ਸੁਣਿ ਤਿਸਾ
ਮਿਟਾਵਣਿਆ ॥੧॥ ਰਹਾਉ ॥ ਨਿਰਮਲ ਨਾਮੁ ਵਸਿਆ ਮਨਿ ਆਏ ॥ ਮਨੁ ਤਨੁ ਨਿਰਮਲੁ ਮਾਇਆ
ਮੋਹੁ ਗਵਾਏ ॥ ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲ ਨਾਦੁ ਵਜਾਵਣਿਆ ॥ ੨॥ ਨਿਰਮਲ
ਅੰਮ੍ਰਿਤੁ ਗੁਰ ਤੇ ਪਾਇਆ ॥ ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥ ਨਿਰਮਲ ਗਿਆਨੁ
ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥ ੩॥ ਜੋ ਨਿਰਮਲੁ ਸੇਵੇ ਸੁ ਨਿਰਮਲੁ
ਹੋਵੈ ॥ ਹਉਮੈ ਮੈਲੁ ਗੁਰ ਸਬਦੇ ਧੋਵੈ ॥ ਨਿਰਮਲ ਵਾਜੈ ਅਨਹਦ ਧੁਨਿ ਬਾਣੀ ਦਰਿ ਸਚੈ ਸੋਭਾ
ਪਾਵਣਿਆ ॥੪॥ ਨਿਰਮਲ ਤੇ ਸਭ ਨਿਰਮਲ ਹੋਵੈ ॥ ਨਿਰਮਲੁ ਮਨੁਆ ਹਰਿ ਸਬਦਿ ਪਰੋਵੈ ॥
ਨਿਰਮਲ ਨਾਮਿ ਲਗੇ ਬਡਭਾਗੀ ਨਿਰਮਲੁ ਨਾਮਿ ਸੁਹਾਵਣਿਆ ॥੫॥ ਸੇ ਨਿਰਮਲੁ ਜੋ ਸਬਦੇ ਸੋਹੈ ॥
ਨਿਰਮਲ ਨਾਮਿ ਮਨੁ ਤਨੁ ਮੋਹੈ ॥ ਸਚਿ ਨਾਮਿ ਮਲੁ ਕਦੇ ਨ ਲਾਗੈ ਮੁਖੁ ਉਜਲੁ ਸਚੁ ਕਰਾਵਣਿਆ
॥੬॥ ਮਨੁ ਮੈਲਾ ਹੈ ਦੂਜੈ ਭਾਇ ॥ ਮੈਲਾ ਚਉਕਾ ਮੈਲੈ ਥਾਇ ॥ ਮੈਲਾ ਖਾਇ ਫਿਰਿ ਮੈਲੁ ਵਧਾਏ
ਮਨਮੁਖ ਮੈਲੁ ਦੁਖੁ ਪਾਵਣਿਆ ॥੭॥ ਮੈਲੇ ਨਿਰਮਲ ਸਭਿ ਹੁਕਮਿ ਸਬਾਏ ॥ ਸੇ ਨਿਰਮਲ ਜੋ ਹਰਿ
ਸਾਚੇ ਭਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥੮॥੧੯॥੨੦॥ {ਪੰਨਾ
121}

ਪਦਅਰਥ:- ਸਾਲਾਹੀ—ਸਾਲਾਹੀ, ਮੈਂ ਸਲਾਹੁੰਦਾ ਹਾਂ। ਜਪਿ—ਜਪ ਕੇ।1।

ਸੁਖਦਾਤਾ—ਸੁਖ ਦੇਣ ਵਾਲਾ। ਮੰਨਿ—ਮਨਿ, ਮਨ ਵਿਚ। ਗੁਰ ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ। ਸਲਾਹੀ—
ਮੈਂ ਸਲਾਹੁੰਦਾ ਹਾਂ। ਸਬਦੇ—ਸ਼ਬਦ ਹੀ, ਸ਼ਬਦ ਹੀ। ਤਿਸਾ—ਮਾਇਆ ਦੀ ਤ੍ਰਿਸ਼ਨਾ।1। ਰਹਾਉ।

ਮਨਿ—ਮਨ ਵਿਚ। ਆਏ—ਆਇ, ਆ ਕੇ। ਨਾਦੁ—ਗਰਜ।2।

ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਤੇ—ਤੋਂ, ਪਾਸੋਂ। ਆਪੁ—ਆਪਾ-ਭਾਵ।3।

ਸਬਦੇ—ਸ਼ਬਦਿ, ਸ਼ਬਦ ਦੀ ਰਾਹੀਂ। ਵਾਜੈ—ਵੱਜਦੀ ਹੈ। ਅਨਹਦ ਧੁਨਿ ਬਾਣੀ—ਉਹ ਬਾਣੀ ਜਿਸ ਦੀ ਧੁਨੀ
ਇਕ-ਰਸ ਹੁੰਦੀ ਰਹਿੰਦੀ ਹੈ। ਦਰਿ—ਦਰ ਤੇ।4।

ਤੇ—ਤੋਂ, ਦੀ ਛੁਹ ਨਾਲ। ਸਬਦਿ—ਸ਼ਬਦ ਵਿਚ। ਨਾਮਿ—ਨਾਮ ਵਿਚ।5।

ਸੋਹੈ—ਸੋਹਣਾ ਹੋ ਜਾਂਦਾ ਹੈ, ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ। ਮੋਹੈ—ਮਸਤ ਹੋ ਜਾਂਦਾ ਹੈ। ਸਚੁ—ਸਦਾ-ਬਿਰ
ਪ੍ਰਭੂ ਦਾ ਨਾਮ।6।

ਦੂਜੈ ਭਾਇ-ਮਾਇਆ ਦੇ ਮੋਹ ਵਿਚ, ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਪਿਆਰ ਵਿਚ। ਮੈਲੇ ਥਾਇ—ਮੈਲੇ ਥਾਂ ਵਿਚ।7।

ਸਭਿ—ਸਾਰੇ (ਜੀਵ)। ਹੁਕਮਿ—ਹੁਕਮ ਅਨੁਸਾਰ। ਸਬਾਏ—ਸਾਰੇ। ਭਾਏ—ਚੰਗੇ ਲੱਗੇ।8।

ਅਰਥ:- ਪਰਮਾਤਮਾ ਦੀ ਪਵਿੱਤ੍ਰ ਜੋਤਿ ਸਭ ਜੀਵਾਂ ਵਿਚ ਸਮਾਈ ਹੋਈ ਹੈ। ਉਸ ਦੀ ਸਿਫਤਿ-ਸਾਲਾਹ ਦਾ ਸ਼ਬਦ
(ਸਭ ਨੂੰ) ਪਵਿੱਤ੍ਰ ਕਰਨ ਵਾਲਾ ਹੈ। ਉਸ ਦੀ ਸਿਫਤਿ-ਸਾਲਾਹ ਦੀ ਬਾਣੀ (ਸਭ ਨੂੰ) ਪਵਿੱਤ੍ਰ ਕਰਨ ਵਾਲੀ ਹੈ। (ਹੇ
ਭਾਈ!) ਮੈਂ ਉਸ ਹਰੀ ਦੀ ਪਵਿੱਤ੍ਰ ਬਾਣੀ ਦੀ ਰਾਹੀਂ ਉਸ ਦੀ ਸਿਫਤਿ-ਸਾਲਾਹ ਕਰਦਾ ਹਾਂ। ਪਰਮਾਤਮਾ ਦਾ ਨਾਮ
ਜਪ ਕੇ ਪਵਿੱਤ੍ਰ ਹੋ ਜਾਈਦਾ ਹੈ, (ਵਿਕਾਰਾਂ ਦੀ) ਮੈਲ (ਮਨ ਵਿਚੋਂ) ਦੂਰ ਕਰ ਲਈਦੀ ਹੈ।1।

ਮੈਂ ਉਹਨਾਂ ਤੋਂ ਸਦਕੇ ਹਾਂ ਕੁਰਬਾਨ ਹਾਂ, ਜੇਹੜੇ ਸੁੱਖ ਦੇਣ ਵਾਲੇ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਂਦੇ ਹਨ। ਮੈਂ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਵਿਤ੍ਰ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦਾ ਹਾਂ। ਗੁਰੂ ਦਾ ਸ਼ਬਦ ਹੀ ਸੁਣ ਕੇ ਮੈਂ (ਆਪਣੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਮਿਟਾਂਦਾ ਹਾਂ।¹¹ ਰਹਾਉ।

(ਜਿਸ ਮਨੁੱਖ ਦੇ) ਮਨ ਵਿਚ ਪਵਿਤ੍ਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਤਨ ਪਵਿਤ੍ਰ ਹੋ ਜਾਂਦਾ ਹੈ। (ਆਪਣੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ ਲੈਂਦਾ ਹੈ। ਉਹ ਮਨੁੱਖ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦੇ ਪਵਿਤ੍ਰ ਗੁਣ ਸਦਾ ਗਾਂਦਾ ਹੈ (ਜਿਵੇਂ ਜੋਗੀ ਨਾਦ ਵਜਾਂਦਾ ਹੈ) ਉਹ ਮਨੁੱਖ ਸਿਫਤਿ-ਸਾਲਾਹ ਦਾ (ਮਾਨੋ) ਨਾਦ ਵਜਾਂਦਾ ਹੈ।²¹

ਜਿਸ ਮਨੁੱਖ ਨੇ ਗੁਰੂ ਪਾਸੋਂ ਪਵਿਤ੍ਰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪ੍ਰਾਪਤ ਕਰ ਲਿਆ, ਉਸ ਦੇ ਅੰਦਰੋਂ ਆਪਾ-ਭਾਵ ਮੁੱਕ ਜਾਂਦਾ ਹੈ, ਉਸ ਦੇ ਹਿਰਦੇ ਵਿਚ, ਮਾਇਆ ਦਾ ਮੋਹ ਨਹੀਂ ਰਹਿ ਜਾਂਦਾ। (ਜਿਉਂ ਜਿਉਂ ਉਹ ਮਨੁੱਖ) ਪਰਮਾਤਮਾ ਦੀ ਸਿਫਤਿ-ਸਾਲਾਹ ਵਾਲੀ ਪਵਿਤ੍ਰ ਬਾਣੀ ਆਪਣੇ ਮਨ ਵਿਚ ਵਸਾਂਦਾ ਹੈ, ਪਰਮਾਤਮਾ ਨਾਲ ਉਸ ਦੀ ਪਵਿਤ੍ਰ ਡੂੰਘੀ ਸਾਂਝ ਬਣਦੀ ਹੈ, ਉਸ ਦੀ ਸੁਰਤਿ ਪ੍ਰਭੂ-ਚਰਨਾਂ ਨਾਲ ਜੁੜਦੀ ਹੈ ਜੋ ਉਸ ਨੂੰ (ਹੋਰ) ਪਵਿਤ੍ਰ ਕਰਦੀ ਹੈ।³¹

ਜੇਹੜਾ ਮਨੁੱਖ ਪਵਿਤ੍ਰ ਪਰਮਾਤਮਾ ਦਾ ਸਿਮਰਨ ਕਰਦਾ ਹੈ, ਉਹ (ਆਪ ਭੀ) ਪਵਿਤ੍ਰ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ (ਆਪਣੇ ਮਨ ਵਿਚੋਂ) ਹਉਮੈ ਦੀ ਮੈਲ ਧੋ ਲੈਂਦਾ ਹੈ। ਉਸ ਮਨੁੱਖ ਦੇ ਅੰਦਰ ਇਕ-ਰਸ ਲਗਨ ਪੈਦਾ ਕਰਨ ਵਾਲੀ ਸਿਫਤਿ-ਸਾਲਾਹ ਦੀ ਪਵਿਤ੍ਰ ਬਾਣੀ ਆਪਣਾ ਪ੍ਰਭਾਵ ਪਾਈ ਰੱਖਦੀ ਹੈ, ਤੇ ਉਹ ਸਦਾ-ਬਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦਾ ਹੈ।⁴¹

ਪਵਿਤ੍ਰ ਪਰਮਾਤਮਾ ਦੀ (ਨਾਮ-) ਛੁਹ ਨਾਲ ਸਾਰੀ ਲੁਕਾਈ ਪਵਿਤ੍ਰ ਹੋ ਜਾਂਦੀ ਹੈ। (ਜਿਉਂ ਜਿਉਂ ਮਨੁੱਖ ਆਪਣੇ ਮਨ ਨੂੰ) ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਸ਼ਬਦ ਵਿਚ ਪ੍ਰੋਂਦਾ ਹੈ (ਤਿਉਂ ਤਿਉਂ ਉਸ ਦਾ) ਮਨ ਪਵਿਤ੍ਰ ਹੁੰਦਾ ਜਾਂਦਾ ਹੈ। ਵੱਡੇ ਭਾਗਾਂ ਵਾਲੇ ਮਨੁੱਖ ਹੀ ਪਵਿਤ੍ਰ ਪ੍ਰਭੂ ਦੇ ਨਾਮ ਵਿਚ ਲੀਨ ਹੁੰਦੇ ਹਨ। ਜੇਹੜਾ ਮਨੁੱਖ ਨਾਮ ਵਿਚ ਜੁੜਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ, ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ।⁵¹

ਉਹੀ ਮਨੁੱਖ ਪਵਿਤ੍ਰ ਜੀਵਨ ਵਾਲਾ ਬਣਦਾ ਹੈ, ਜੇਹੜਾ ਗੁਰੂ ਦੇ ਸ਼ਬਦ ਵਿਚ ਜੁੜ ਕੇ ਸੋਹਣੇ ਜੀਵਨ ਵਾਲਾ ਬਣਦਾ ਹੈ। ਪਵਿਤ੍ਰ ਪ੍ਰਭੂ ਦੇ ਨਾਮ ਵਿਚ ਉਸ ਦਾ ਮਨ ਮਸਤ ਰਹਿੰਦਾ ਹੈ, ਉਸ ਦਾ ਤਨ (ਭਾਵ, ਹਰੇਕ ਗਿਆਨ-ਇੰਦ੍ਰ) ਮਸਤ ਰਹਿੰਦਾ ਹੈ। ਸਦਾ-ਬਿਰ ਪਰਮਾਤਮਾ ਦੇ ਨਾਮ ਵਿਚ ਜੁੜਨ ਕਰ ਕੇ ਉਸ ਨੂੰ (ਵਿਕਾਰਾਂ ਦੀ) ਮੈਲ ਕਦੇ ਨਹੀਂ ਲਗਦੀ। ਸਦਾ-ਬਿਰ ਰਹਿਣ ਵਾਲਾ ਪ੍ਰਭੂ ਉਸ ਦਾ ਮੂੰਹ (ਲੋਕ ਪਰਲੋਕ ਵਿਚ) ਉਜਲਾ ਕਰ ਦੇਂਦਾ ਹੈ।⁶¹

ਪਰ ਜੇਹੜਾ ਮਨੁੱਖ ਮਾਇਆ ਦੇ ਪਿਆਰ ਵਿਚ ਮਸਤ ਰਹਿੰਦਾ ਹੈ, ਉਸ ਦਾ ਮਨ (ਵਿਕਾਰਾਂ ਦੀ ਮੈਲ ਨਾਲ) ਮੈਲਾ (ਹੀ) ਰਹਿੰਦਾ ਹੈ। (ਉਹ ਲਕੀਰਾਂ ਕੱਢ ਕੱਢ ਕੇ ਬੇਸ਼ੱਕ ਸੁੱਚੇ ਚੌਕੇ ਬਣਾਏ, ਪਰ ਉਸ ਦੇ ਹਿਰਦੇ ਦਾ) ਚੌਕਾ ਮੈਲਾ ਹੀ ਰਹਿੰਦਾ ਹੈ (ਉਹ ਦੀ ਸੁਰਤਿ ਸਦਾ) ਮੈਲੇ ਥਾਂ ਵਿਚ ਹੀ ਟਿਕੀ ਰਹਿੰਦੀ ਹੈ। ਉਹ ਮਨੁੱਖ (ਵਿਕਾਰਾਂ ਦੀ) ਮੈਲ ਨੂੰ ਹੀ ਆਪਣੀ ਆਤਮਕ ਖੁਰਾਕ ਬਣਾਈ ਰੱਖਦਾ ਹੈ, (ਜਿਸ ਕਰਕੇ ਉਹ ਆਪਣੇ ਅੰਦਰ) ਹੋਰ ਹੋਰ (ਵਿਕਾਰਾਂ ਦੀ) ਮੈਲ ਵਧਾਂਦਾ ਜਾਂਦਾ ਹੈ। (ਇਸ ਤਰ੍ਹਾਂ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਮੈਲ (ਵਧਾ ਵਧਾ ਕੇ) ਦੁੱਖ ਸਹਾਰਦਾ ਹੈ।⁷¹

(ਪਰ ਜੀਵਾਂ ਦੇ ਕੀਹ ਵੱਸ?) ਵਿਕਾਰੀ ਜੀਵ ਤੇ ਪਵਿਤ੍ਰ-ਆਤਮਾ ਜੀਵ ਸਾਰੇ ਪਰਮਾਤਮਾ ਦੇ ਹੁਕਮ ਵਿਚ (ਹੀ ਤੁਰ ਰਹੇ ਹਨ)। ਜੇਹੜੇ ਬੰਦੇ ਸਦਾ-ਬਿਰ ਹਰੀ ਨੂੰ ਪਿਆਰੇ ਲੱਗ ਪੈਂਦੇ ਹਨ, ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ।

ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉੱਤੇ ਤੁਰਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ, ਉਹ (ਆਪਣੇ ਅੰਦਰੋਂ ਵਿਕਾਰ ਆਦਿਕਾਂ ਦੀ) ਮੈਲ ਦੂਰ ਕਰ ਲੈਂਦਾ ਹੈ।⁸¹ 19। 20।